



Punjab Government Gazette

EXTRAORDINARY

Published by Authority

CHANDIGARH, MONDAY, OCTOBER 12, 2020 (ASVINA 20, 1942 SAKA)

ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ, ਪੰਜਾਬ, ਚੰਡੀਗੜ੍ਹ

(ਮਿਊਂਸਪਲ ਚੋਣਾਂ ਦਫਤਰ)

ਅਧਿਸੂਚਨਾ

ਮਿਤੀ 9 ਅਕਤੂਬਰ, 2020

ਨੰ:5/33/2020/ਮਚਦ/ਹਸ/3021.—ਪੰਜਾਬ ਮਿਊਂਸਪਲ ਐਕਟ, 1911 (ਪੰਜਾਬ ਐਕਟ 111 ਆਫ 1911) ਦੀ ਧਾਰਾ 240 ਦੇ ਉਪਬੰਧਾਂ ਅਨੁਸਾਰ ਅਤੇ ਡਿਲੀਮੀਟੇਸ਼ਨ ਆਫ ਵਾਰਡਜ਼ ਆਫ ਮਿਊਂਸਪੈਲਟੀਜ਼ ਰੂਲਜ਼, 1972 ਦੇ ਨਿਯਮ 8 ਅਧੀਨ ਇਸ ਤੋਂ ਪਹਿਲਾਂ ਇਸ ਸਬੰਧ ਵਿਚ ਜਾਰੀ ਕੀਤੇ ਹੁਕਮਾਂ ਦਾ ਅਧਿਲੰਘਣ ਕਰਦੇ ਹੋਏ ਹੇਠਾਂ ਲਿਖਿਆ ਨਿਯਮਾਂ ਦਾ ਖਰੜਾ ਜਿਨ੍ਹਾਂ ਨੂੰ ਬਨਾਉਣ ਲਈ ਪੰਜਾਬ ਦੇ ਰਾਜਪਾਲ ਤਜਵੀਜ਼ ਕਰਦੇ ਹਨ ਅਤੇ ਇਸ ਸਬੰਧ ਵਿੱਚ ਆਪਣੀਆਂ ਸਮੂਹ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲ, ਸਾਮਚਰਾਸੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਾਰਡਾਂ ਦੀ ਹਲਕਾਬੰਦੀ ਉਨ੍ਹਾਂ ਵਿਅਕਤੀਆਂ ਦੀ ਸੂਚਨਾ ਲਈ ਪ੍ਰਕਾਸ਼ਿਤ ਕੀਤੀ ਜਾਂਦੀ ਹੈ ਜਿਨ੍ਹਾਂ ਤੇ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੋਵੇ। ਇਸ ਅਧਿਸੂਚਨਾ ਦੇ ਪ੍ਰਕਾਸ਼ਿਤ ਹੋਣ ਤੋਂ 7 ਦਿਨਾਂ ਦੇ ਪਿੱਛੋਂ ਇਸ ਖਰੜੇ ਉਤੇ ਸਮੇਤ ਇਤਰਾਜ਼ਾਂ/ਸੁਝਾਵਾਂ ਦੇ ਵਿਚਾਰ ਕੀਤਾ ਜਾਵੇਗਾ ਜਿਹੜੇ ਨਿਯਮਾਂ ਦੇ ਖਰੜੇ ਸਬੰਧੀ ਕਿਸੇ ਅਸਰ ਸੰਭਾਵੀਂ ਵਿਅਕਤੀ ਵਲੋਂ ਦਿੱਤਾ ਗਿਆ ਸਮਾਂ ਸਮਾਪਤ ਹੋਣ ਤੇ ਸਬੰਧਤ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੂੰ ਪ੍ਰਾਪਤ ਹੋਣਗੇ।

ਨਿਯਮਾਂ ਦਾ ਖਰੜਾ

ਨਗਰ ਕੌਂਸਲ, ਸਾਮਚਰਾਸੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਨਗਰਪਾਲਾਂ ਦੀ ਚੋਣ ਦੇ ਮਕਸਦ ਲਈ ਨਗਰ ਕੌਂਸਲ, ਸਾਮਚਰਾਸੀ ਨੂੰ 9 ਵਾਰਡਾਂ ਵਿੱਚ ਵੰਡਿਆ ਜਾਵੇਗਾ ਜਿਨ੍ਹਾਂ ਵਿੱਚ 8 ਵਾਰਡ, ਜਿਨ੍ਹਾਂ ਦੇ ਪਿੱਛੇ ਬਰੈਕਟਾਂ ਅਤੇ ਸ਼ਬਦਾਂ ਵਿਚ:

1. ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾਂ;
2. ਇਸਤਰੀ ਮੈਂਬਰਾਂ ਲਈ ਰਾਖਵਾਂ;
3. ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾਂ; ਅਤੇ
4. ਪੱਛੜੀ ਸ਼੍ਰੇਣੀਆਂ ਦੇ ਮੈਂਬਰਾਂ ਲਈ ਰਾਖਵਾਂ;

ਲਿਖਿਆ ਹੋਵੇਗਾ ਕਿ ਉਹ ਵਾਰਡ ਉਨ੍ਹਾਂ ਕੈਟਾਗਰੀਆਂ ਨਾਲ ਸਬੰਧਤ ਮੈਂਬਰਾਂ ਲਈ ਰਾਖਵੇਂ ਹੋਣਗੇ। ਵਾਰਡਾਂ ਦੀਆਂ ਹੱਦਾਂ

ਦਾ ਵਰਣਨ ਨਾਲ ਲਗਾਈ ਅਨੁਸੂਚੀ ਵਿੱਚ ਕੀਤਾ ਜਾਂਦਾ ਹੈ।

ਨਗਰ ਕੌਂਸਲ, ਸਾਮਚਰਾਸੀ ਦੇ ਵਾਰਡਾਂ ਦੀਆਂ ਹੱਦਾਂ ਦਾ ਵਰਣਨ ਦੱਸਦੀ ਅਨੁਸੂਚੀ

ਵਾਰਡ ਨੰ - 1 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾ)

ਗਲੀ ਗੌਰਮਿੰਟ ਮਿਡਲ ਸਕੂਲ ਅਤੇ ਸਰਕੂਲਰ ਰੋਡ ਦੇ ਮਿਲਨ ਦੇ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚਲਦੇ ਹੋਏ ਪੁਲਿਸ ਸਟੇਸ਼ਨ ਰੋਡ ਤੱਕ, ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਫਿਰ ਨਗਰ ਕੌਂਸਲ ਦੀ ਉੱਤਰੀ ਹੱਦ ਨਾਲ ਚੱਲਦੇ ਹੋਏ ਕੱਚੇ ਰਸਤੇ ਤੀਕ, ਫਿਰ ਉਕਤ ਕੱਚੇ ਰਸਤੇ ਨਾਲ ਚੱਲਦੇ ਹੋਏ ਅਤੇ ਸਰਕੂਲਰ ਰੋਡ ਨੂੰ ਪਾਰ ਕਰਦੇ ਹੋਏ ਗਲੀ ਮੁਹੱਲਾ ਬਹਿਲਾ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਮੁਹੱਲਾ ਸਾਈ ਖਾਂ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਾਕਸ਼ੀ ਬਿਊਟੀ ਪਾਰਲਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੌਂਕ ਸ਼ਈ ਖਾਨ ਤੀਕ, ਫਿਰ ਉਕਤ ਚੌਂਕ ਨਾਲ ਚੱਲਦੇ ਹੋਏ ਨਿਰੰਕਾਰੀ ਭਵਨ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਮੇਨ ਬਾਜ਼ਾਰ ਤੀਕ, ਫਿਰ ਮੇਨ ਬਾਜ਼ਾਰ ਨਾਲ ਚੱਲਦੇ ਹੋਏ ਗਲੀ ਤਰਲੋਕੀ ਨਾਥ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਲਾਲ ਚੰਦ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਾਜੇਸ਼ ਵਿਰਦੀ ਤੀਕ, ਫਿਰ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਪਰਤੀਆ ਚੌਂਕ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਰਿਖੀ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਰਾਮ ਸਿੰਘ ਤੀਕ ਉਕਤ ਗਲੀ ਨਾਲ ਚੱਲਦੇ ਹੋਏ ਮਸੀਤ ਵਾਲੀ ਤੀਕ, ਉਕਤ ਗਲੀ ਨਾਲ ਚੱਲਦੇ ਹੋਏ ਗਲੀ ਗੌਰਮਿੰਟ ਮਿਡਲ ਸਕੂਲ ਤੀਕ ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਗਿਆ ਸੀ।

ਵਾਰਡ ਨੰ - 2 (ਅਨੁਸੂਚਿਤ ਜਾਤੀਆਂ ਦੇ ਮੈਂਬਰਾਂ ਲਈ ਰਾਖਵਾ)

ਕੱਚਾ ਰਾਸਤਾ ਅਤੇ ਨਗਰ ਕੌਂਸਲ ਦੀ ਉੱਤਰੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਉੱਤਰੀ ਅਤੇ ਪੂਰਬੀ ਹੱਦ ਨਾਲ ਚੱਲਦੇ ਹੋਏ ਹਰਿਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਧੋਬੀਆ (ਮਾਸਟਰ ਸੇਵਾ ਸਿੰਘ ਦੇ ਮਕਾਨ) ਤੀਕ, ਫਿਰ ਉਕਤ ਗਲੀ ਮੁਹੱਲਾ ਬਾਲਮੀਕ ਬਜ਼ਾਰ ਅਤੇ ਧਰਮਸ਼ਾਲਾ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਸ਼ਾਕਸ਼ੀ ਬਿਊਟੀ ਪਾਰਲਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਬਹਿਲ ਤੀਕ, ਫਿਰ ਗਲੀ ਮੁਹੱਲਾ ਬਹਿਲਾ ਨਾਲ ਚੱਲਦੇ ਹੋਏ ਸਰਕੂਲਰ ਰੋਡ ਨੂੰ ਪਾਰ ਕਰਦੇ ਹੋਏ ਕੱਚਾ ਰਾਸਤੇ ਤੀਕ, ਫਿਰ ਕੱਚੇ ਰਾਸਤੇ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਉੱਤਰੀ ਹੱਦ ਤੀਕ, ਜਿਥੋਂ ਆਰੰਭ ਕੀਤਾ ਗਿਆ ਸੀ।

ਵਾਰਡ ਨੰ - 3 (ਅਨੁਸੂਚਿਤ ਜਾਤੀਆਂ ਦੀਆਂ ਇਸਤਰੀ ਮੈਂਬਰਾਂ ਲਈ ਰਾਖਵਾ)

ਗਲੀ ਸਾਂਕਸ਼ੀ ਬਿਊਟੀ ਪਾਰਲਰ ਅਤੇ ਧਰਮਸ਼ਾਲਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਧਰਮਸ਼ਾਲਾ ਰੋਡ ਨਾਲ ਚੱਲਦੇ ਹੋਏ ਬਾਜ਼ਾਰ ਬਾਲਮੀਕ ਤੀਕ, ਫਿਰ ਉਕਤ ਬਾਜ਼ਾਰ ਨਾਲ ਚੱਲਦੇ ਹੋਏ ਗਲੀ ਮੁਹੱਲਾ ਧੋਬੀਆ ਤੀਕ, ਫਿਰ ਉਕਤ ਗਲੀ ਮੁਹੱਲਾ ਨਾਲ ਚੱਲਦੇ ਹੋਏ ਆਰੀਆ ਸਮਾਜ ਰੋਡ ਤੀਕ ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੁਹੱਲਾ ਮੋਚੀਆ ਤੀਕ, ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗਲੀ ਮੁਹੱਲਾ ਗੁਜਰਾਤੀਆ ਤੀਕ, ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗਲੀ ਡਾਕਟਰ ਐਮ. ਕੇ. ਵਰਮਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬਾਜ਼ਾਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਿਰੰਕਾਰੀ ਭਵਨ ਰੋਡ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਚੌਂਕ ਸਾਈ ਖਾਨ ਤੀਕ, ਫਿਰ ਉਕਤ ਚੌਂਕ ਨਾਲ ਚਲਦੇ ਹੋਏ ਗਲੀ ਸ਼ਾਕਸ਼ੀ ਬਿਊਟੀ ਪਾਰਲਰ ਵਾਲੀ ਤੀਕ, ਫਿਰ ਗਲੀ ਨਾਲ ਚੱਲਦੇ ਹੋਏ ਗਲੀ ਧਰਮਸ਼ਾਲਾ ਰੋਡ ਤੀਕ ਅਰਥਾਤ ਜਿਥੋਂ ਆਰੰਭ ਕੀਤਾ ਗਿਆ ਸੀ।

ਵਾਰਡ ਨੰ - 4

ਹਰਿਆਣਾ ਰੋਡ ਅਤੇ ਨਗਰ ਕੌਂਸਲ ਦੀ ਪੂਰਬੀ ਹੱਦ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਨਗਰ ਕੌਂਸਲ ਦੀ ਪੂਰਬੀ ਅਤੇ ਦੱਖਣੀ ਹੱਦ ਅਤੇ ਪੱਛਮੀ ਹੱਦ ਨਾਲ ਚੱਲਦੇ ਹੋਏ ਕੋਟਲੀ ਰੋਡ ਤੀਕ, ਫਿਰ ਕੋਟਲੀ ਰੋਡ ਨਾਲ ਚੱਲਦੇ ਹੋਏ ਨਵੀਂ ਕਾਲੋਨੀ ਰੋਡ (ਕੈਪਟਨ ਰਾਜਿੰਦਰ ਸਿੰਘ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਪੋਸਟ ਆਫਿਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਆਰੀਆ ਸਮਾਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਿਵਲ ਹਸਪਤਾਲ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਹਰਿਆਣਾ ਰੋਡ ਤੀਕ, ਫਿਰ ਉਕਤ ਰੋਡ ਨਾਲ ਚਲਦੇ ਹੋਏ ਨਗਰ ਕੌਂਸਲ ਦੀ ਪੂਰਬੀ ਹੱਦ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਗਿਆ ਸੀ।

ਵਾਰਡ ਨੰ - 5 (ਇਸਤਰੀ ਮੈਂਬਰਾਂ ਲਈ ਰਾਖਵਾ)

ਗਲੀ ਮੁਹੱਲਾ ਛਿੰਬੀਆ ਅਤੇ ਮਾਤਾ ਰਾਣੀ ਮੰਦਿਰ ਵਾਲੀ ਗਲੀ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੰਦਰ ਵਾਲੀ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਸ਼ਾਮ ਲਾਲ ਦੇ ਘਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੋਹਨ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਪਰਮਜੀਤ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਮਹਿਮੁਦਕਾ ਤੀਕ, ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗਲੀ ਡਾ. ਜਗਤਾਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਘੁਮਿਆਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਛਿੰਬੀਆ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮਾਤਾ ਰਾਣੀ ਮੰਦਿਰ ਵਾਲੀ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਗਿਆ ਸੀ।

ਵਾਰਡ ਨੰ - 6 (ਪੱਛੜੀਆ ਸ਼੍ਰੇਣੀਆ ਦੇ ਮੈਂਬਰਾਂ ਲਈ ਰਾਖਵਾ)

ਮੇਨ ਬਾਜ਼ਾਰ ਅਤੇ ਗਲੀ ਡਾ.ਐਮ. ਕੇ. ਵਰਮਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਡਾ. ਐਮ. ਕੇ. ਵਰਮਾ ਨਾਲ ਚੱਲਦੇ ਹੋਏ ਗਲੀ ਮੁਹੱਲਾ ਗੁਜਰਾਤੀਆ ਤੀਕ, ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਮੋਚੀਆ (ਆਟਾ ਚੱਕੀ) ਤੀਕ, ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਆਰੀਆ ਸਮਾਜ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਗਲੀ ਮੰਦਰ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਛਿੰਬੀਆ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਘੁਮਿਆਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਸ਼ਤੀਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਮੁਹੱਲਾ ਰਾਏ ਖਾਨ ਤੀਕ, ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਮੇਨ ਬਾਜ਼ਾਰ ਤੀਕ, ਫਿਰ ਮੇਨ ਬਾਜ਼ਾਰ ਨਾਲ ਚੱਲਦੇ ਹੋਏ ਗਲੀ ਡਾ.ਐਮ. ਕੇ. ਵਰਮਾ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਗਿਆ ਸੀ।

ਵਾਰਡ ਨੰ -7 (ਇਸਤਰੀ ਮੈਂਬਰਾਂ ਲਈ ਰਾਖਵਾ)

ਗਲੀ ਗੌਰਮਿੰਟ ਮਿਡਲ ਸਕੂਲ ਅਤੇ ਗਲੀ ਮੁਹੱਲਾ ਲੁਹਾਰਾ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਗਲੀ ਮੁਹੱਲਾ ਲੁਹਾਰਾ ਨਾਲ ਚੱਲਦੇ ਹੋਏ ਗਲੀ ਰਿਖੀ ਰਾਮ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਪਰਤੀਆ ਤੀਕ, ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਰਾਜੇਸ਼ ਵਿਰਦੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਲਾਲ ਚੰਦ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਤਰਲੋਕੀ ਨਾਥ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੇਨ ਬਾਜ਼ਾਰ ਤੀਕ, ਫਿਰ ਉਕਤ ਬਾਜ਼ਾਰ ਨਾਲ ਚੱਲਦੇ ਹੋਏ ਗਲੀ ਮੁਹੱਲਾ ਰਾਏ ਖਾਨ ਤੀਕ, ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਸ਼ਤੀਸ਼ ਵਾਲੀ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਹਰਬੰਸ ਕਰਿਆਨਾ ਦੁਕਾਨ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਠਾਕੁਰਾ ਤੀਕ, ਫਿਰ ਉਕਤ ਗਲੀ ਮੁਹੱਲਾ ਠਾਕੁਰਾ ਅਤੇ ਗਲੀ ਨਾਨਕ ਚੰਦ ਘਰ ਦੇ ਨਾਲ ਚਲਦੇ ਹੋਏ ਗਲੀ ਮੁਹੱਲਾ ਸ਼ੇਰਗਿਰਾ ਤੀਕ, ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗਲੀ ਗੌਰਮਿੰਟ ਮਿਡਲ ਸਕੂਲ ਤੀਕ, ਫਿਰ ਉਕਤ ਗਲੀ ਨਾਲ ਚਲਦੇ ਹੋਏ ਗਲੀ ਮੁਹੱਲਾ ਲੁਹਾਰਾ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਗਿਆ ਸੀ।

ਵਾਰਡ ਨੰ - 8 (ਅਨੁਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਖਵਾ)

ਗਲੀ ਮੁਹੱਲਾ ਠਾਕੁਰਾ ਅਤੇ ਗਲੀ ਹਰਬੰਸ ਕਰਿਆਨਾ ਸਟੋਰ ਦੇ ਮਿਲਣ ਦੇ ਸਥਾਨ ਤੋਂ ਆਰੰਭ ਕਰਕੇ ਹਰਬੰਸ ਕਰਿਆਨਾ ਸਟੋਰ ਨਾਲ ਚੱਲਦੇ ਹੋਏ ਗਲੀ ਡਾ. ਜਗਤਾਰ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਮਹਿਮੁਦਕਾ ਤੀਕ, ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗਲੀ ਪਰਮਜੀਤ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਮੋਹਨ ਸਿੰਘ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਗਲੀ ਸ਼ਾਮ ਲਾਲ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਸਾਹਮਣੇ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਪੋਸਟ ਆਫਿਸ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਵੀਂ ਕਾਲੋਨੀ ਰੋਡ (ਕੈਪਟਨ ਰਾਜਿੰਦਰ ਸਿੰਘ) ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਸਾਹਮਣੇ ਗਲੀ ਮੁਹੱਲਾ ਠਾਕੁਰਾ ਤੀਕ, ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਗਲੀ ਹਰਬੰਸ ਕਰਿਆਨਾ ਸਟੋਰ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਗਿਆ ਸੀ।

ਵਾਰਡ ਨੰ - 9 (ਅਨੁਸੂਚਿਤ ਜਾਤੀਆ ਦੇ ਮੈਂਬਰਾਂ ਲਈ ਰਾਖਵਾ)

ਨਗਰ ਕੌਂਸਲ ਦੀ ਉੱਤਰੀ ਹੱਦ ਅਤੇ ਸਰਕੂਲਰ ਰੋਡ ਦੇ ਮਿਲਣ ਸਥਾਨ ਤੋਂ ਆਰੰਭ ਕਰਕੇ ਸਰਕੂਲਰ ਰੋਡ ਨਾਲ ਚੱਲਦੇ

ਹੋਏ ਸਾਹਮਣੇ ਗਲੀ ਮੁਹੱਲਾ ਸ਼ੇਰਗਿਰਾ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਨਾਨਕ ਚੰਦ ਦੇ ਘਰ ਤੀਕ, ਫਿਰ ਉਕਤ ਗਲੀ ਨਾਲ ਚੱਲਦੇ ਹੋਏ ਗਲੀ ਮੁਹੱਲਾ ਠਾਕੁਰਾ ਤੀਕ, ਫਿਰ ਉਕਤ ਗਲੀ ਮੁਹੱਲੇ ਨਾਲ ਚੱਲਦੇ ਹੋਏ ਸਰਕੂਲਰ ਰੋਡ ਨੂੰ ਪਾਰ ਕਰਦੇ ਹੋਏ ਕੋਟਲੀ ਰੋਡ ਤੀਕ, ਫਿਰ ਉਕਤ ਰੋਡ ਨਾਲ ਚੱਲਦੇ ਹੋਏ ਨਗਰ ਕੌਂਸਲ ਦੀ ਪੱਛਮੀ ਹੱਦ ਤੀਕ, ਫਿਰ ਨਗਰ ਕੌਂਸਲ ਦੀ ਹੱਦ ਨਾਲ ਚੱਲਦੇ ਹੋਏ ਉੱਤਰੀ ਹੱਦ ਤੀਕ ਫਿਰ ਉਕਤ ਹੱਦ ਨਾਲ ਚੱਲਦੇ ਹੋਏ ਸਰਕੂਲਰ ਰੋਡ ਤੀਕ, ਅਰਥਾਤ ਜਿਥੋਂ ਆਰੰਭ ਕੀਤਾ ਗਿਆ ਸੀ।

ਮਿਤੀ 9 ਅਕਤੂਬਰ, 2020

ਅਜੋਏ ਕੁਮਾਰ ਸਿਨਹਾ, ਆਈ.ਏ.ਐਸ.,
ਸਕੱਤਰ, ਸਥਾਨਕ ਸਰਕਾਰ ਵਿਭਾਗ ਪੰਜਾਬ।

2124/10-2020/Pb. Govt. Press, S.A.S. Nagar